

ਰਾਗੁ ਗਉੜੀ ॥

Raag Gauree:

ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥

The bride gazes at the path, and sighs with tearful eyes.

ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥

Her heart is not happy, but she does not retrace her steps, in hopes of seeing the Blessed Vision of the Lord's Darshan. ||1||

ਉਡਹੁ ਨ ਕਾਗਾ ਕਾਰੇ ॥

So fly away, black crow,

ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥

so that I may quickly meet my Beloved Lord. ||1||Pause||

ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥

Says Kabeer, to obtain the status of eternal life, worship the Lord with devotion.

ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥

The Name of the Lord is my only Support; with my tongue, I chant the Lord's Name. ||2||1||14||65||